

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੇ ਸਿ), ਪੰਜਾਬ, ਐਸ.ਏ.ਐਸ. ਨਗਰ**

ਹੁਕਮ :: (68126 ਸਰਰ) 11/215-16 ਅ3(3) (ਕੋ:ਸ-4)  
ਮਿਤੀ, ਐਸ.ਏ.ਐਸ. ਨਗਰ :: 13-12-16

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਰੂਪ ਲਾਲ, ਰਿਟਾ: ਸ.ਸ ਮਾਸਟਰ, ਸਸਸਸ ਤੰਗੋਸ਼ਾਹ, ਜ਼ਿਲ੍ਹਾ ਪਠਾਨਕੋਟ	ਰੁ:-65,213/- (ਸਿਰਫ ਪੈਂਸ਼ਨ ਹਜ਼ਾਰ ਦੇ ਸੌ ਤੋਰਾਂ ਰੁਪਏ)	ਸ਼੍ਰੀ ਰੂਪ ਲਾਲ	ਖੁੱਦ	ਮਿਤੀ 22-07-15 ਤੋਂ ਮਿਤੀ 02-08-15 ਤੱਕ ਸ਼੍ਰੀਮਤੀ ਕੋਸਲਿਆ ਦੇਵੀ ਹਸਪਤਾਲ ਐਂਡ ਡਾਇਗਨੋਸਟਿਕ ਸੈਂਟਰ, ਪਠਾਨਕੋਟ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੇ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2016-17 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੇ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 18009-12 ਮਿਤੀ, ਐਸ.ਏ.ਐਸ. ਨਗਰ :- 21/12/16

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੇ:ਸਿ) ਪਠਾਨਕੋਟ ਨੂੰ ਉਨ੍ਹਾਂ ਦੇ ਪੱਤਰ ਨੰ: ਅ-1/2016/1271-73 ਮਿਤੀ 07.10.16 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜ਼ਿਲ੍ਹਾ ਖਜਾਨਾ ਅਫਸਰ, ਪਠਾਨਕੋਟ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸਸ ਤੰਗੋਸ਼ਾਹ, ਜ਼ਿਲ੍ਹਾ ਪਠਾਨਕੋਟ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਨੱਬੀ : ਮੈਡੀਕਲ ਬਿਲ(ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
net

ਰਜਿਸਟਰਡ

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ**

ਹੁਕਮ :: (67073 ਸਰ) 5/70-16 ਅ5(1) (ਕੋ:ਸ-4)  
ਮਿਤੀ, ਐਸ.ਏ.ਐਸ.ਨਗਰ :: 06-12-16

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਬਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਫੌਜਾ ਸਿੰਘ, ਰਿਟਾ: ਮੁੱਖਅਧਿਆਪਕ, ਸਹਸ ਮਨਵਾਲ ਹੁਣ ਸਸਸ ਮਨਵਾਲ, ਜ਼ਿਲ੍ਹਾ ਪਠਾਨਕੋਟ	ਰੁ:-1,70,764/- (ਸਿਰਫ ਇੱਕ ਲੱਖ ਸੱਤ ਹਜ਼ਾਰ ਸੱਤ ਸੌ ਚੌਹਟ ਰੁਪਏ)	ਸ਼੍ਰੀਮਤੀ ਉਰਮਿਲਾ ਦੇਵੀ	ਪਤਨੀ	ਮਿਤੀ 26-12-14 ਤੋਂ ਮਿਤੀ 29-12-14 ਤੱਕ ਫੋਰਟਿਸ ਹਸਪਤਾਲ, ਅੰਮ੍ਰਿਤਸਰ

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2016-17 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

- ਪਿੱਠ ਅੰਕਣ ਨੰ: ਉਕਤ 18005-08 ਮਿਤੀ, ਐਸ.ਏ.ਐਸ.ਨਗਰ :- 21/12/16

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ(ਸੈਸਿ) ਪਠਾਨਕੋਟ ਨੂੰ ਉਨ੍ਹਾਂ ਦੇ ਪੱਤਰ ਨੰ: ਅ-4/2016/1335-36 ਮਿਤੀ 01.11.16 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਪਠਾਨਕੋਟ।
- ਪ੍ਰਿੰਸੀਪਲ/ਮੁੱਖਅਧਿਆਪਕ, ਸਸਸ ਮਨਵਾਲ, ਜ਼ਿਲ੍ਹਾ ਪਠਾਨਕੋਟ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਨੱਥੀ : ਮੈਡੀਕਲ ਬਿਲ(ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
20

ਰਜਿਸਟਰਡ

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ,**

ਹੁਕਮ :: (56530 ਸਰਰਿ) 12/133-15 ਸੇ-1(1) (ਕੋ:ਸ-2)

ਮਿਤੀ, ਐਸ.ਏ.ਐਸ. ਨਗਰ :: 05-10-16

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ੍ਰੀ ਪਾਲ ਸਿੰਘ, ਸੇਵਾਦਾਰ, ਦਫਤਰ ਡਾਇਰੈਕਟਰ ਸਿੱਖਿਆ ਵਿਭਾਗ(ਐਸਿ) ਪੰਜਾਬ, ਐਸ.ਏ.ਐਸ. ਨਗਰ ਬੈਂਕ ਖਾਤਾ-51024765168 ਆਈ.ਐਫ.ਐਸ.ਸੀ.ਕੋਡ-ਐਸ.ਬੀ.ਬੀ.ਜੇ.0010319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਬੀਕਾਨੇਰ ਐਂਡ ਜੈਪੁਰ, ਸੈਕਟਰ-17, ਚੰਡੀਗੜ੍ਹ	ਰੁ:-17,650/- (ਰੁਪਏ ਸਤਾਰਾਂ ਹਜ਼ਾਰ ਛੇ ਸੌ ਪੰਜਾਹ ਸਿਰਫ)	ਸ੍ਰੀ ਪਾਲ ਸਿੰਘ	ਖੁੱਦ	ਮਿਤੀ 11-12-15 ਤੋਂ 29-12-15 ਤੱਕ ਸਿਵਲ ਹਸਪਤਾਲ, ਡੇਰਾਬਸੀ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-80 ਜਨਰਲ -001 ਡਾਇਰੈਕਸ਼ਨ ਐਂਡ ਐਡਮਿਨਿਸਟ੍ਰੇਟਿਵ ਟੂ ਮੈਡੀਕਲ ਚਾਰਜਿਜ਼ ਨਾਨ ਪਲਾਨ ਸਾਲ 2016-17 ਵਿਚੋਂ ਮੀਟ ਹੋਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 1800-04

ਮਿਤੀ ਐਸ.ਏ.ਐਸ. ਨਗਰ :- 21/12/16

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) ਅਸਲ ਮੈਡੀਕਲ ਬਿਲ ਅਤੇ ਸਹਿ ਪੱਤਰ ਸਮੇਤ ਬਿਲ ਦੀ ਫੋਟੋਕਾਪੀ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
3. ਜਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
4. ਸ੍ਰੀ ਪਾਲ ਸਿੰਘ, ਸੇਵਾਦਾਰ, ਦਫਤਰ ਡਾਇਰੈਕਟਰ ਸਿੱਖਿਆ ਵਿਭਾਗ(ਐਸਿ) ਪੰਜਾਬ, ਐਸ.ਏ.ਐਸ. ਨਗਰ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
net

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ.ਨਗਰ**

ਹੁਕਮ :: (67504 ਸਰਰ) 12/44-16 ਸੈ3(1) (ਕੋ:ਸ-2)

ਮਿਤੀ, ਐਸ.ਏ.ਐਸ.ਨਗਰ :: 09-12-16

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਹਰਧੀਰਪਾਲ ਕੌਰ, ਰਿਟਾ: ਪ੍ਰਿੰਸੀਪਲ, ਸਸਸਜ ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ	ਰੁ:-95,464/- (ਸਿਰਫ ਪਚਾਨਵੇਂ ਹਜ਼ਾਰ ਚਾਰ ਸੌ ਚੌਹਟ ਰੁਪਏ)	ਸ਼੍ਰੀ ਐਮ.ਐਸ ਵਿਰਕ	ਪਤੀ	ਮਿਤੀ 21-12-15 ਤੋਂ ਮਿਤੀ 09-01-16 ਤੱਕ ਡਾ. ਹਰਦਾਸ ਸਿੰਘ ਆਰਥੋ ਹਸਪਤਾਲ, ਅੰਮ੍ਰਿਤਸਰ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੇਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੇਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2016-17 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ/1997-18000 ਮਿਤੀ, ਐਸ.ਏ.ਐਸ. ਨਗਰ :- 21/12/16

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ(ਸੈਸਿ) ਬਠਿੰਡਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-2/2016/1198 ਮਿਤੀ 28.10.16 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜ਼ਿਲ੍ਹਾ ਖਜਾਨਾ ਅਫਸਰ, ਬਠਿੰਡਾ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸਜ ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਨੱਥੀ : ਮੈਡੀਕਲ ਥਿਲ(ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ

net

ਰਜਿਸਟਰਡ

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ

ਹੁਕਮ :: (67158 ਸਰਰ) 11/216-16 ਅ3(3) (ਕੋ.ਸ-2)

ਮਿਤੀ, ਐਸ.ਏ.ਐਸ. ਨਗਰ :: 09-12-16

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸ਼ਿਵ ਕੁਮਾਰ, ਮੈਥ ਮਾਸਟਰ, ਸਸਸਸ ਤਿੱਬੜ, ਜ਼ਿਲ੍ਹਾ ਗੁਰਦਾਸਪੁਰ	ਰੁ:-1,80,550/- (ਸਿਰਫ ਇੱਕ ਲੱਖ ਅੱਸੀ ਹਜ਼ਾਰ ਪੰਜ ਸੌ ਪੰਜਾਹ ਰੁਪਏ)	ਸ਼੍ਰੀ ਸ਼ਿਵ ਕੁਮਾਰ	ਖੁੱਦ	ਮਿਤੀ 19.12.15 ਤੋਂ ਮਿਤੀ 21.12.15 ਤੱਕ, ਫੋਰਟਿਸ ਹਸਪਤਾਲ, ਅੰਮ੍ਰਿਤਸਰ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ)/ਡੀ.ਡੀ.ਓ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ -109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਰੀਮਬਰਸਮੈਂਟ(ਨਾਨ-ਪਲਾਨ) ਵਿਚੋਂ ਸਾਲ 2016-17 ਦੌਰਾਨ ਡੈਬਿਟ ਹੋਵੇਗਾ।

ਬਲਬੀਰ ਸਿੰਘ  
ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ

ਪਿਠ ਅੰਕਣ ਨੰ: ਉਕਤ 1792-96 ਮਿਤੀ, ਐਸ.ਏ.ਐਸ. ਨਗਰ:- 21/12/16

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਗੁਰਦਾਸਪੁਰ ਨੂੰ ਉਹਨਾਂ ਦੇ ਪੱਤਰ ਨੰ: ਲੇ-4/2016/3124-25 ਮਿਤੀ 21.10.16 ਦੇ ਹਵਾਲੇ ਵਿਚ।
3. ਜ਼ਿਲ੍ਹਾ ਖਜਾਨਾ ਅਫਸਰ ਗੁਰਦਾਸਪੁਰ।
4. ਪ੍ਰਿੰਸੀਪਲ/ਮੁੱਖਅਧਿਕਾਰਕ, ਸਸਸਸ ਤਿੱਬੜ, ਜ਼ਿਲ੍ਹਾ ਗੁਰਦਾਸਪੁਰ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
5. ਸ਼੍ਰੀ ਸ਼ਿਵ ਕੁਮਾਰ, ਮੈਥ ਮਾਸਟਰ, ਸਸਸਸ ਤਿੱਬੜ, ਜ਼ਿਲ੍ਹਾ ਗੁਰਦਾਸਪੁਰ।  
ਨੱਥੀ:ਮੈਡੀਕਲ ਕਲੇਮ(ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
*(Handwritten Signature)*